

ਗਉੜੀ ਮਹਲਾ ੫ ॥

Gauree, Fifth Mehl:

ਜੀਵਤ ਛਾਡਿ ਜਾਹਿ ਦੇਵਾਨੇ ॥

They desert you even when you are alive, O madman;

ਮੁਇਆ ਉਨ ਤੇ ਕੋ ਵਰਸਾਨੇ ॥੧॥

what good can they do when someone is dead? ||1||

ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥

Meditate in remembrance on the Lord of the Universe in your mind and body -
this is your pre-ordained destiny.

ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥

The poison of Maya is of no use at all. ||1||Pause||

ਬਿਖੈ ਠਗਉਰੀ ਜਿਨਿ ਜਿਨਿ ਖਾਈ ॥

Those who have eaten this poison of deception

ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥

- their thirst shall never depart. ||2||

ਦਾਰਨ ਦੁਖ ਦੁਤਰ ਸੰਸਾਰੁ ॥

The treacherous world-ocean is filled with terrible pain.

ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥

Without the Lord's Name, how can anyone cross over? ||3||

ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥

Joining the Saadh Sangat, the Company of the Holy, you shall be saved here
and hereafter.

ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥

O Nanak, worship and adore the Name of the Lord. ||4||97||166||